

ਆਸਾ ॥

Aasaa:

ਇਕਤੁ ਪਤਰਿ ਭਰਿ ਉਰਕਟ ਕੁਰਕਟ ਇਕਤੁ ਪਤਰਿ ਭਰਿ ਪਾਨੀ ॥

In one pot, they put a boiled chicken, and in the other pot, they put wine.

ਆਸਿ ਪਾਸਿ ਪੰਚ ਜੋਗੀਆ ਬੈਠੇ ਬੀਚਿ ਨਕਟ ਦੇ ਰਾਨੀ ॥੧॥

The five Yogis of the Tantric ritual sit there, and in their midst sits the noseless one, the shameless queen. ||1||

ਨਕਟੀ ਕੇ ਠਨਗਨੁ ਬਾਡਾ ਡੂੰ ॥

The bell of the shameless queen, Maya, rings in both worlds.

ਕਿਨਹਿ ਬਿਬੇਕੀ ਕਾਟੀ ਤੂੰ ॥੧॥ ਰਹਾਉ ॥

Some rare person of discriminating wisdom has cut off your nose.

||1||Pause||

ਸਗਲ ਮਾਹਿ ਨਕਟੀ ਕਾ ਵਾਸਾ ਸਗਲ ਮਾਰਿ ਅਉਹੇਰੀ ॥

Within all dwells the noseless Maya, who kills all, and destroys them.

ਸਗਲਿਆ ਕੀ ਹਉ ਬਹਿਨ ਭਾਨਜੀ ਜਿਨਹਿ ਬਰੀ ਤਿਸੁ ਚੇਰੀ ॥੨॥

She says, "I am the sister, and the daughter of the sister of everyone; I am the hand-maiden of one who marries me."||2||

ਹਮਰੇ ਭਰਤਾ ਬਡੇ ਬਿਬੇਕੀ ਆਪੇ ਸੰਤੁ ਕਹਾਵੈ ॥

My Husband is the Great One of discriminating wisdom; He alone is called a Saint.

ਓਹੁ ਹਮਾਰੈ ਮਾਥੈ ਕਾਇਮੁ ਅਉਰੁ ਹਮਰੈ ਨਿਕਟਿ ਨ ਆਵੈ ॥੩॥

He stands by me, and no one else comes near me. ||3||

ਨਾਕਹੁ ਕਾਟੀ ਕਾਨਹੁ ਕਾਟੀ ਕਾਟਿ ਕੂਟਿ ਕੈ ਡਾਰੀ ॥

I have cut off her nose, and cut off her ears, and cutting her into bits, I have expelled her.

ਕਹੁ ਕਬੀਰ ਸੰਤਨ ਕੀ ਬੈਰਨਿ ਤੀਨਿ ਲੋਕ ਕੀ ਪਿਆਰੀ ॥੪॥੪॥

Says Kabbeer, she is the darling of the three worlds, but the enemy of the Saints. ||4||4||